

ਆਸਾ ॥ ਬਾਪਿ ਦਿਲਾਸਾ ਮੇਰੇ ਕੀਨ੍ਹਾ ॥ ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨ੍ਹਾ ॥ ਤਿਸੁ ਬਾਪ ਕਉ ਕਿਉ  
 ਮਨਹੁ ਵਿਸਾਰੀ ॥ ਆਗੈ ਗਇਆ ਨ ਬਾਜੀ ਹਾਰੀ ॥ ੧॥ ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥  
 ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥ ੧॥ ਰਹਾਉ ॥ ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥  
 ਪੰਚਾ ਤੇ ਮੇਰਾ ਸੰਗੁ ਚੁਕਾਇਆ ॥ ਪੰਚ ਮਾਰਿ ਪਾਵਾ ਤਲਿ ਦੀਨੇ ॥ ਹਰਿ ਸਿਮਰਨਿ ਮੇਰਾ ਮਨੁ ਤਨੁ  
 ਭੀਨੇ ॥੨॥ ਪਿਤਾ ਹਮਾਰੇ ਵਡ ਗੋਸਾਈ ॥ ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥ ਸਤਿਗੁਰ  
 ਮਿਲੇ ਤ ਮਾਰਗੁ ਦਿਖਾਇਆ ॥ ਜਗਤ ਪਿਤਾ ਮੇਰੈ ਮਨਿ ਭਾਇਆ ॥ ੩॥ ਹਉ ਪੂਤੁ ਤੇਰਾ ਤੂੰ ਬਾਪੁ  
 ਮੇਰਾ ॥ ਏਕੈ ਠਾਹਰ ਦੁਹਾ ਬਸੇਰਾ ॥ ਕਹੁ ਕਬੀਰ ਜਨਿ ਏਕੋ ਬੁਝਿਆ ॥ ਗੁਰ ਪ੍ਰਸਾਦਿ ਮੈ ਸਭੁ ਕਿਛੁ  
 ਸੂਝਿਆ ॥੪॥੩॥ {ਪੰਨਾ 476}

ਪਦਅਰਥ:- ਬਾਪਿ—ਬਾਪ ਨੇ, ਪਿਉ ਨੇ, ਪ੍ਰਭੂ-ਪਿਤਾ ਨੇ। ਦਿਲਾਸਾ—ਧਰਵਾਸ, ਧੀਰਜ, ਢਾਰਸ, ਆਸਰਾ।  
 ਕੀਨ੍ਹਾ—{ਅੱਖਰ ‘ਨ’ ਦੇ ਹੇਠ ਅੱਧਾ ‘ਹ’ ਹੈ} ਕੀਤਾ ਹੈ। ਸੇਜ—ਹਿਰਦਾ-ਰੂਪ ਸੇਜ। ਮੁਖਿ—ਮੂੰਹ ਵਿਚ। ਅੰਮ੍ਰਿਤੁ—  
 ਆਤਮਕ ਜੀਵਨ ਦੇਣ ਵਾਲਾ ਨਾਮ। ਮਨਹੁ—ਮਨ ਤੋਂ। ਵਿਸਾਰੀ—ਮੈਂ ਵਿਸਾਰਾਂ। ਆਗੈ—ਪਰਲੋਕ ਵਿਚ। ਨ  
 ਹਾਰੀ—ਮੈਂ ਨਹੀਂ ਹਾਰਾਂਗਾ।1।

ਮਾਈ—ਮਾਂ, ਮਾਇਆ। ਮੁਈ.....ਮਾਈ—ਮੇਰੀ ਮਾਂ ਮਰ ਗਈ ਹੈ, ਮਾਇਆ ਦਾ ਦਬਾਉ ਮੇਰੇ ਉੱਤੇ ਹਟ ਗਿਆ ਹੈ।  
 ਹਉ—ਮੈਂ। ਖਰਾ—ਬਹੁਤ। ਪਹਿਰਉ—ਮੈਂ ਪਹਿਨਦਾ ਹਾਂ। ਦਗਲੀ—ਰੁੰ-ਦਾਰ ਕੁੜਤੀ (ਭਾਵ, ਸਰੀਰ)  
 {ਫ਼ਾਰਸੀ: ਦਗਲਾ}। (ਨੋਟ—ਸਾਰੇ ਸ਼ਬਦ ਦਾ ਮੁੱਖ-ਭਾਵ ‘ਰਹਾਉ’ ਦੀ ਤੁਕ ਵਿਚ ਹੈ—ਮੇਰਾ ਮਾਇਆ ਦਾ ਮੋਹ  
 ਮਿਟ ਗਿਆ ਹੈ, ਤੇ ਮੈਂ ਮੁੜ ਮੁੜ ਜਨਮ ਵਿਚ ਨਹੀਂ ਆਵਾਂਗਾ)।1। ਰਹਾਉ।

ਬਲਿ—ਸਦਕੇ, ਕੁਰਬਾਨ। ਜਿਨਿ—ਜਿਸ ਪਿਉ ਨੇ। ਜਾਇਆ—(ਇਹ ਨਵਾਂ) ਜਨਮ ਦਿੱਤਾ ਹੈ (ਨੋਟ—ਇੱਥੇ  
 ਸਾਧਾਰਨ ਮਨੁੱਖਾ ਸਰੀਰ ਦੇਣ ਦਾ ਜ਼ਿਕਰ ਨਹੀਂ ਹੈ; ਉਸ ਸੁੰਦਰ ਤਬਦੀਲੀ ਦਾ ਜ਼ਿਕਰ ਹੈ ਜੋ ਪ੍ਰਭੂ ਦੀ ਮਿਹਰ ਨਾਲ  
 ਹੋ ਗਈ ਹੈ, ਤੇ ਉਹ ਤਬਦੀਲੀ, ਉਹ ਨਵਾਂ ਜਨਮ, ਅਗਲੀ ਤੁਕ ਵਿਚ ਬਿਆਨ ਕੀਤਾ ਹੈ)। ਭੀਨੇ—ਭੱਜ ਗਏ  
 ਹਨ। ਸਿਮਰਨਿ—ਸਿਮਰਨ ਵਿਚ।2।

ਗੋਸਾਈ—ਮਾਲਕ। ਪਹਿ—ਕੋਲ, ਪਾਸ। ਕਿਉ ਕਰਿ—ਕਿਸ ਤਰ੍ਹਾਂ? ਕਿਸ ਵਸੀਲੇ ਨਾਲ? ਜਾਈ—ਮੈਂ ਜਾਵਾਂ।  
 ਮਨਿ ਵਿਚ। ਤ—ਤਦੋਂ। ਭਾਇਆ—ਪਿਆਰਾ ਲੱਗਣ ਲੱਗ ਪਿਆ।3।

ਹਉ—ਮੈਂ। ਬਸੇਰਾ—ਵਾਸਾ। ਜਨਿ—ਜਨ ਨੇ, ਦਾਸ ਨੇ। ਕਹੁ—ਆਖ।4।

ਅਰਥ:- ਮੇਰੇ ਉੱਤੇ ਮਾਇਆ ਦਾ ਪ੍ਰਭਾਵ ਮਿਟ ਗਿਆ ਹੈ, ਹੁਣ ਮੈਂ ਬੜਾ ਸੌਖਾ ਹੋ ਗਿਆ ਹਾਂ; ਨਾਹ ਹੁਣ ਮੈਨੂੰ  
 ਮਾਇਆ ਦਾ ਮੋਹ ਸਤਾਉਂਦਾ ਹੈ, ਤੇ ਨਾਹ ਹੀ ਮੈਂ ਹੁਣ (ਮੁੜ ਮੁੜ) ਸਰੀਰ-ਰੂਪ ਗੋਦੜੀ ਪਹਿਨਾਂਗਾ।1। ਰਹਾਉ।

(ਮੇਰੇ ਅੰਦਰ ਟਿਕ ਕੇ) ਮੇਰੇ ਪਿਤਾ-ਪ੍ਰਭੂ ਨੇ ਮੈਨੂੰ ਸਹਾਰਾ ਦੇ ਦਿੱਤਾ ਹੈ, (ਜਪਣ ਲਈ) ਮੇਰੇ ਮੂੰਹ ਵਿਚ (ਉਸ ਨੇ  
 ਆਪਣਾ) ਅੰਮ੍ਰਿਤ-ਨਾਮ ਦਿੱਤਾ ਹੈ, (ਇਸ ਵਾਸਤੇ) ਮੇਰੀ (ਹਿਰਦਾ-ਰੂਪ) ਸੇਜ ਸੁਖਦਾਈ ਹੋ ਗਈ। (ਜਿਸ ਪਿਉ ਨੇ  
 ਇਤਨਾ ਸੁਖ ਦਿੱਤਾ ਹੈ) ਉਸ ਪਿਉ ਨੂੰ ਮੈਂ (ਕਦੇ) ਮਨ ਤੋਂ ਨਹੀਂ ਭੁਲਾਵਾਂਗਾ (ਜਿਵੇਂ ਇੱਥੇ ਮੈਂ ਸੌਖਾ ਹੋ ਗਿਆ ਹਾਂ,  
 ਤਿਵੇਂ) ਅਗਾਂਹ ਚੱਲ ਕੇ (ਭੀ) ਮੈਂ (ਮਨੁੱਖਾ-ਜਨਮ ਦੀ) ਖੇਡ ਨਹੀਂ ਹਾਰਾਂਗਾ।1।

ਜਿਸ ਪ੍ਰਭੂ-ਪਿਤਾ ਨੇ ਮੈਨੂੰ (ਇਹ ਨਵਾਂ) ਜਨਮ ਦਿੱਤਾ ਹੈ, ਉਸ ਤੋਂ ਮੈਂ ਸਦਕੇ ਹਾਂ, ਉਸ ਨੇ ਪੰਜ ਕਾਮਾਦਿਕਾਂ ਤੋਂ ਮੇਰਾ  
 ਖਹਿੜਾ ਛੁਡਾ ਦਿੱਤਾ ਹੈ। ਹੁਣ ਉਹ ਪੰਜੇ ਮਾਰ ਕੇ ਮੈਂ ਆਪਣੇ ਪੈਰਾਂ ਹੇਠ ਦੇ ਲਏ ਹਨ, ਕਿਉਂਕਿ (ਇਹਨਾਂ ਵਲੋਂ ਹਟ  
 ਕੇ) ਮੇਰਾ ਮਨ ਤੇ ਤਨ ਪ੍ਰਭੂ ਦੇ ਸਿਮਰਨ ਵਿਚ ਮਸਤ ਹੋ ਗਏ ਹਨ।2।

ਮੇਰਾ (ਉਹ) ਪਿਉ ਬੜਾ ਵੱਡਾ ਮਾਲਕ ਹੈ (ਜੇ ਕੋਈ ਪੁੱਛੇ ਕਿ) ਮੈਂ (ਕੰਗਾਲ ਕਬੀਰ) ਉਸ ਪਿਤਾ ਪਾਸ ਕਿਵੇਂ ਅੱਪੜ ਗਿਆ ਹਾਂ (ਤਾਂ ਇਸ ਦਾ ਉੱਤਰ ਇਹ ਹੈ ਕਿ ਜਦੋਂ) ਮੈਨੂੰ ਸਤਿਗੁਰੂ ਮਿਲ ਪਏ ਤਾਂ ਉਹਨਾਂ (ਪਿਤਾ-ਪ੍ਰਭੂ ਦੇ ਦੇਸ ਦਾ) ਰਾਹ ਵਿਖਾ ਦਿੱਤਾ, ਤੇ ਜਗਤ ਦਾ ਪਿਉ-ਪ੍ਰਭੂ ਮੈਨੂੰ ਮੇਰੇ ਮਨ ਵਿਚ ਪਿਆਰਾ ਲੱਗ ਪਿਆ।<sup>3</sup>

(ਹੁਣ ਮੈਂ ਨਿਸੰਗ ਹੋ ਕੇ ਉਸ ਨੂੰ ਆਖਦਾ ਹਾਂ, ਹੇ ਪ੍ਰਭੂ!) ਮੈਂ ਤੇਰਾ ਬੱਚਾ ਹਾਂ, ਤੂੰ ਮੇਰਾ ਪਿਉ ਹੈਂ, ਅਸਾਡਾ ਦੋਹਾਂ ਦਾ (ਹੁਣ) ਇੱਕੋ ਥਾਂ ਹੀ (ਮੇਰੇ ਹਿਰਦੇ ਵਿਚ) ਨਿਵਾਸ ਹੈ। ਹੇ ਕਬੀਰ! ਹੁਣ ਤੂੰ ਆਖ—ਮੈਂ ਦਾਸ ਨੇ ਉਸ ਇੱਕ ਪ੍ਰਭੂ ਨੂੰ ਪਛਾਣ ਲਿਆ ਹੈ (ਪ੍ਰਭੂ ਨਾਲ ਸਾਂਝ ਪਾ ਲਈ ਹੈ) ਸਤਿਗੁਰੂ ਦੀ ਕਿਰਪਾ ਨਾਲ ਮੈਨੂੰ (ਜੀਵਨ ਦੇ ਰਸਤੇ ਦੀ) ਸਾਰੀ ਸੂਝ ਪੈ ਗਈ ਹੈ।<sup>4</sup>।<sup>3</sup>